

ਆਸਾ ਮਹਲਾ ੫ ॥

Aasaa, Fifth Mehl:

ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥

One who has You as His Master, O God, is blessed with great destiny.

ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥

He is happy, and forever at peace; his doubts and fears are all dispelled. ||1||

ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥

I am the slave of the Lord of the Universe; my Master is the greatest of all.

ਕਰਨ ਕਰਾਵਨ ਸਗਲ ਬਿਧਿ ਸੇ ਸਤਿਗੁਰੁ ਹਮਾਰਾ ॥੧॥ ਰਹਾਉ ॥

He is the Creator, the Cause of causes; He is my True Guru. ||1||Pause||

ਦੂਜਾ ਨਾਹੀ ਅਉਰੁ ਕੇ ਤਾ ਕਾ ਭਉ ਕਰੀਐ ॥

There is no other whom I should fear.

ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥

Serving the Guru, the Mansion of the Lord's Presence is obtained, and the impassable world-ocean is crossed over. ||2||

ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥

By Your Glance of Grace, peace is obtained, and the treasure fills the mind.

ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥

That servant, unto whom You bestow Your Mercy, is approved and accepted. ||3||

ਅੰਮ੍ਰਿਤ ਰਸੁ ਹਰਿ ਕੀਰਤਨੇ ਕੇ ਵਿਰਲਾ ਪੀਵੈ ॥

How rare is that person who drinks in the Ambrosial Essence of the Lord's Kirtan.

ਵਜਰੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥

Nanak has obtained the commodity of the One Name; he lives by chanting and meditating on it within his heart. ||4||14||116||